

ਗਉੜੀ ਕਬੀਰ ਜੀ ॥ ਬਿਖਿਆ ਬਿਆਪਿਆ ਸਗਲ ਸੰਸਾਰੁ ॥ ਬਿਖਿਆ ਲੈ ਡੂਬੀ ਪਰਵਾਰੁ ॥ ਰੇ  
ਨਰ ਨਾਵ ਚਉੜਿ ਕਤ ਬੋੜੀ ॥ ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ ॥ ਸੁਰਿ ਨਰ  
ਦਾਧੇ ਲਾਗੀ ਆਗਿ ॥ ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥੨॥ ਚੇਤਤ ਚੇਤਤ ਨਿਕਸਿਓ ਨੀਰੁ ॥  
ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੧੨੪॥ {ਪੰਨਾ 328}

ਪਦਅਰਥ:- ਬਿਖਿਆ—ਮਾਇਆ। ਸਗਲ—ਸਾਰਾ। ਬਿਆਪਿਆ—ਗੁੱਸਿਆ ਹੋਇਆ, ਦਬਿਆ ਹੋਇਆ।1।

ਨਾਵ—ਬੋੜੀ। ਚਉੜਿ—ਖੁਲ੍ਹੇ ਥਾਂ, ਰੜੇ ਵਿਚ ਹੀ। ਬੋੜੀ—ਡੋਬੀ। ਬਿਖਿਆ ਸੰਗਿ—ਮਾਇਆ ਨਾਲ।1। ਰਹਾਉ।  
ਸੁਰਿ—ਦੇਵਤੇ। ਨਰ—ਮਨੁੱਖ। ਦਾਧੇ—ਸੜ ਗਏ। ਨਿਕਟਿ—ਨੇੜੇ। ਪੀਵਸਿ ਨ—ਨਹੀਂ ਪੀਂਦਾ। ਝਾਗਿ—ਅੱਖ  
ਨਾਲ ਲੰਘ ਕੇ, ਉੱਦਮ ਕਰ ਕੇ।2।

ਚੇਤਤ ਚੇਤਤ—ਯਾਦ ਕਰਦਿਆਂ ਕਰਦਿਆਂ, ਸਿਮਰਨ ਕਰਨ ਨਾਲ। ਨਿਕਸਿਓ—ਨਿਕਲ ਆਇਆ।  
ਨਿਰਮਲੁ—ਸਾਫ਼। ਕਥਤ—ਆਖਦਾ ਹੈ।3।

ਅਰਥ:- ਸਾਰਾ ਜਹਾਨ ਹੀ ਮਾਇਆ (ਦੇ ਪ੍ਰਭਾਵ) ਨਾਲ ਨੱਪਿਆ ਹੋਇਆ ਹੈ; ਮਾਇਆ ਸਾਰੇ ਹੀ ਕਟੁੰਬ ਨੂੰ (ਸਾਰੇ  
ਹੀ ਜੀਵਾਂ ਨੂੰ) ਡੋਬੀ ਬੈਠੀ ਹੈ।1।

ਹੇ ਮਨੁੱਖ! ਤੂੰ (ਆਪਣੀ ਜ਼ਿੰਦਗੀ ਦੀ) ਬੋੜੀ ਕਿਉਂ ਰੜੇ ਥਾਂ ਤੇ ਹੀ ਡੋਬ ਲਈ ਹੈ? ਤੂੰ ਪ੍ਰਭੂ ਨਾਲੋਂ ਪ੍ਰੀਤ ਤੋੜ ਕੇ  
ਮਾਇਆ ਨਾਲ ਗੰਢੀ ਬੈਠਾ ਹੈ।1। ਰਹਾਉ।

(ਸਾਰੇ ਜਗਤ ਵਿਚ ਮਾਇਆ ਦੀ ਤ੍ਰਿਸ਼ਨਾ ਦੀ) ਅੱਗ ਲੱਗੀ ਹੋਈ ਹੈ (ਜਿਸ ਵਿਚ) ਦੇਵਤੇ ਤੇ ਮਨੁੱਖ ਸੜ ਰਹੇ ਹਨ।  
(ਇਸ ਅੱਗ ਨੂੰ ਸ਼ਾਂਤ ਕਰਨ ਲਈ ਨਾਮ-ਰੂਪ) ਪਾਣੀ ਭੀ ਨੇੜੇ ਹੀ ਹੈ, ਪਰ (ਇਹ) ਪਸੂ (ਜੀਵ) ਉੱਦਮ ਕਰ ਕੇ  
ਪੀਂਦਾ ਨਹੀਂ ਹੈ।2।

ਕਬੀਰ ਆਖਦਾ ਹੈ—(ਉਹ ਨਾਮ-ਰੂਪ) ਪਾਣੀ ਸਿਮਰਨ ਕਰਦਿਆਂ ਕਰਦਿਆਂ ਹੀ (ਮਨੁੱਖ ਦੇ ਹਿਰਦੇ ਵਿਚ)  
ਪਰਗਟ ਹੁੰਦਾ ਹੈ, ਤੇ ਉਹ (ਅੰਮ੍ਰਿਤ-) ਜਲ ਪਵਿੱਤਰ ਹੁੰਦਾ ਹੈ, (ਤ੍ਰਿਸ਼ਨਾ ਦੀ ਅੱਗ ਉਸੇ ਜਲ ਨਾਲ ਬੁਝ ਸਕਦੀ  
ਹੈ)।3। 24।

ਸਬਦ ਦਾ ਭਾਵ:- ਉਹ ਤ੍ਰਿਸ਼ਨਾ ਦੀ ਅੱਗ ਜਿਸ ਵਿਚ ਸਾਰਾ ਜਗਤ ਸੜ ਰਿਹਾ ਹੈ, ਕੇਵਲ ਪ੍ਰਭੂ ਦੇ ਨਾਮ-ਰੂਪ  
ਅੰਮ੍ਰਿਤ ਨਾਲ ਹੀ ਬੁਝ ਸਕਦੀ ਹੈ। ਸੋ, ਹਰ ਵੇਲੇ ਨਾਮ ਹੀ ਸਿਮਰੋ। 34।